

*Waheguru Ji Ka Khalsa,
Waheguru Ji Ki Fateh*

Today's Hukamnama

Thursday 19-03-2026

ਸੋਰਠਿ ਮਹਲਾ ਈ ॥

soraTh mahalaa nauvaa ||

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

O dear friend, know this in your mind.
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ,

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

The world is entangled in its own pleasures; no one is for anyone else. ||1||Pause||
ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੁ ਦਿਸਿ ਘੇਰੈ ॥

In good times, many come and sit together, surrounding you on all four sides.
ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ ।

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਉ ਨ ਆਵਤ ਨੇਰੈ ॥੧॥

But when hard times come, they all leave, and no one comes near you. ||1||
(ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

Your wife, whom you love so much, and who has remained ever attached to you,
ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

runs away crying, ""Ghost! Ghost!"" , as soon as the swan-soul leaves this body. ||2||
ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ
ਮਰ ਚੁਕਾ ਹੈ ਮਰ ਚੁਕਾ ਹੈ ।੨।

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

This is the way they act - those whom we love so much.
ਹੇ ਨਾਨਕ! (ਆਖ...ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ
ਪਾਇਆ ਹੋਇਆ ਹੈ ।

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਉ ਕਾਮਿ ਨ ਆਇਓ ॥੩॥੧੨॥੧੩੯॥

At the very last moment, O Nanak, no one is any use at all, except the Dear Lord. ||3||12||139||
(ਪਰ, ਹੇ ਮਿੱਤਰ! ਅਖੀਰਲੇ ਸਮੇਂ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।